

ਗਉੜੀ ਮਹਲਾ ੩ ॥

Gauree, Third Mehl:

ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥

Without my Husband, I am utterly dishonored. Without my Husband Lord, how can I live, O my mother?

ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥

Without my Husband, sleep does not come, and my body is not adorned with my bridal dress.

ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥

The bridal dress looks beautiful upon my body, when I am pleasing to my Husband Lord. Following the Guru's Teachings, my consciousness is focused on Him.

ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥

I become His happy soul-bride forever, when I serve the True Guru; I sit in the Lap of the Guru.

ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥

Through the Word of the Guru's Shabad, the soul-bride meets her Husband Lord, who ravishes and enjoys her. The Naam, the Name of the Lord, is the only profit in this world.

ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥

O Nanak, the soul-bride is loved by her Husband, when she dwells upon the Glorious Praises of the Lord. ||1||

ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥

The soul-bride enjoys the Love of her Beloved.

ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥

Imbued with His Love night and day, she contemplates the Word of the Guru's Shabad.

ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥

Contemplating the Guru's Shabad, she conquers her ego, and in this way, she meets her Beloved.

ਸਾ ਧਨ ਸੋਹਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥

She is the happy soul-bride of her Lord, who is forever imbued with the Love of the True Name of her Beloved.

ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥

Abiding in the Company of our Guru, we grasp the Ambrosial Nectar; we conquer and cast out our sense of duality.

ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੁਖ ਵਿਸਾਰੇ ॥੨॥

O Nanak, the soul-bride attains her Husband Lord, and forgets all her pains. ||2||

ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥

The soul-bride has forgotten her Husband Lord, because of love and emotional attachment to Maya.

ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥

The false bride is attached to falsehood; the insincere one is cheated by insincerity.

ਕੂੜੁ ਨਿਵਾਰੇ ਗੁਰਮਤਿ ਸਾਰੇ ਜੁਐ ਜਨਮੁ ਨ ਹਾਰੇ ॥

She who drives out her falsehood, and acts according to the Guru's Teachings, does not lose her life in the gamble.

ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥

One who serves the Word of the Guru's Shabad is absorbed in the True Lord; she eradicates egotism from within.

ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੇ ॥

So let the Name of the Lord abide within your heart; decorate yourself in this way.

ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੇ ॥੩॥

O Nanak, the soul-bride who takes the Support of the True Name is intuitively absorbed in the Lord. ||3||

ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥

Meet me, O my Dear Beloved. Without You, I am totally dishonored.

ਮੈਂ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥

Sleep does not come to my eyes, and I have no desire for food or water.

ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥

I have no desire for food or water, and I am dying from the pain of separation. Without my Husband Lord, how can I find peace?

ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥

I offer my prayers to the Guru; if it pleases the Guru, He shall unite me with Himself.

ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥

The Giver of peace has united me with Himself; He Himself has come to my home to meet me.

ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥

O Nanak, the soul-bride is forever the Lord's favorite wife; her Husband Lord does not die, and He shall never leave. ||4||2||